

ੴ ਸਤਿਗੁਰ ਪ੍ਰਸਾਦਿ ॥

## ਸਿੱਖ ਅਰਦਾਸ ਅਤੇ ਭਗੌਤੀ ?

During the last two sessions held on 7<sup>th</sup> October and 4<sup>th</sup> November 2007, Dr. Tejpal Singh has already explained the importance and significance of the Sikh Ardaas as collectively accepted by the Guru Panth by virtue of SGPC's Resolution No. 97 dated 3<sup>rd</sup> February 1945, reproduced in the Sikh Reht Maryada, as amended subsequently. However, due to time constraint, certain queries could not be taken up for discussion. Accordingly, I have been asked to participate so that discussion may proceed further.

Under Heading “**Ardaas**”, Footnote is given in the SRM, which reads as below:

- ਇਹ ਅਰਦਾਸ ਦਾ ਨਮੂਨਾ ਹੈ । “ਪ੍ਰਿਥਮ ਭਗੌਤੀ” ਵਾਲੇ ਸ਼ਬਦ ਅਤੇ ‘ਨਾਨਕ ਨਾਮ’ ਵਾਲੀਆਂ ਅੰਤਲੀਆਂ ਦੋ ਤੁਕਾਂ ਵਿਚ ਤਬਦੀਲੀ ਨਹੀਂ ਹੋ ਸਕਦੀ ।

It is thus essential to know why “Pritham Bhagauti” was accorded the status of “Gurbani, the Divine Word” enshrined in the Guru Granth Sahib?

Several Sikh Authors and Scholars have pointed out that first Stanza of “Ardaas” has been lifted from “Vaar Durga Kee”, which has (55) Stanzas under Serial Nos. 1 to 55. Here, I will reproduce only two Stanzas i.e. First and the last though all Stanzas need to be gone through:

ਵਾਰ ਦੁਰਗਾ ਕੀ

{ਨਿਤਨੇਮ ਗੁਟਕਾ / ਸਿੱਖ ਰਹਿਤ ਮਰਯਾਦਾ}

ੴ ਵਾਹਿਗੁਰੂ ਜੀ ਕੀ ਫਤਹਿ ॥  
ੴ ਸਤਿਗੁਰ ਪ੍ਰਸਾਦਿ  
ਸ੍ਰੀ ਭਗਉਤੀ ਜੀ ਸਹਾਇ  
ਅਬ ਵਾਰ ਦੁਰਗਾ ਕੀ ਲਿਖੁਯਤੇ  
ਪਾਤਿਸਾਹੀ ੧੦  
ਪਉੜੀ

ੴ ਵਾਹਿਗੁਰੂ ਜੀ ਕੀ ਫਤਹ ॥  
ਸ੍ਰੀ ਭਗੌਤੀ ਜੀ ਸਹਾਇ ॥  
ਵਾਰ ਸ੍ਰੀ ਭਗੌਤੀ ਜੀ ਕੀ ਪਾਤਸਾਹੀ ੧੦ ॥  
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ  
ਲਈਂ ਧਿਆਇ ॥ ਫਿਰ ਅੰਗਦ ਗੁਰ ਤੇ  
ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥  
ਅਰਜਨ ਹਰਗੋਬਿੰਦ ਨੇ ਸਿਮਰੈ ਸ੍ਰੀ  
ਹਰਿਰਾਇ ॥ ਸ੍ਰੀ ਹਰਿਕ੍ਰਿਸ਼ਨ  
ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥  
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ  
ਆਵੈ ਧਾਇ ॥ ਸਭ ਥਾਈਂ ਹੋਇ ਸਹਾਇ ॥  
.....!

ਪ੍ਰਥਮਿ ਭਗਉਤੀ ਸਿਮਰਕੈ ਗੁਰੂ ਨਾਨਕ ਲਈ ਧਿਆਇ ।  
ਅੰਗਦ ਗੁਰ ਤੇ ਅਮਰਦਾਸ ਰਾਮਦਾਸੈ ਹੋਈ ਸਹਾਇ ।  
ਅਰਜਨ ਹਰਿਗੋਬਿੰਦ ਨੇ ਸਿਮਰੇ ਸ੍ਰੀ ਹਰਿ ਰਾਇ ।  
ਸ੍ਰੀ ਹਰਿ ਕ੍ਰਿਸਨਿ ਧਿਆਇਐ ਜਿਸੁ ਡਿਠੇ ਸਭ ਦੁਖੁ ਜਾਇ ।  
ਤੇਗ ਬਹਾਦੁਰ ਸਿਮਰੀਐ ਘਰਿ ਨੌਨਿਧ ਆਵੈ ਧਾਇ ।  
ਸਭ ਥਾਈ ਹੋਇ ਸਹਾਇ । ੧ ।

ਡਾ: ਰਤਨ ਸਿੰਘ ਜੱਗੀ ਅਤੇ ਡਾ: ਗੁਰਸ਼ਰਨ ਕੌਰ ਜੱਗੀ ਅਨੁਸਾਰ, ਇਸ ਦੇ ਅਰਥ ਹਨ :  
(ਸਭ ਤੋਂ) ਪਹਿਲਾਂ ਭਗੌਤੀ ਨੂੰ ਸਿਮਰਦਾ ਹਾਂ ਅਤੇ (ਫਿਰ) ਗੁਰੂ ਨਾਨਕ ਦੇਵ ਨੂੰ ਯਾਦ ਕਰਦਾ ਹਾਂ । (ਫਿਰ) ਗੁਰੂ  
ਅੰਗਦ, (ਗੁਰੂ) ਅਮਰਦਾਸ ਅਤੇ (ਗੁਰੂ) ਰਾਮਦਾਸ (ਨੂੰ ਸਿਮਰਦਾ ਹਾਂ ਕਿ ਮੇਰੇ) ਸਹਾਈ ਹੋਣ । (ਗੁਰੂ) ਅਰਜਨ  
ਦੇਵ, (ਗੁਰੂ) ਹਰਿਗੋਬਿੰਦ ਅਤੇ (ਗੁਰੂ) ਸ੍ਰੀ ਹਰਿ ਰਾਇ ਨੂੰ ਸਿਮਰਦਾ ਹਾਂ । (ਫਿਰ ਗੁਰੂ) ਸ੍ਰੀ ਹਰਿਕ੍ਰਿਸ਼ਨ ਨੂੰ

ਆਰਾਧਦਾ ਹਾਂ ਜਿਨ੍ਹਾਂ ਦੇ ਦਰਸ਼ਨ ਕਰਨ ਨਾਲ ਸਾਰੇ ਦੁਖ ਦੂਰ ਹੋ ਜਾਂਦੇ ਹਨ । (ਗੁਰੂ) ਤੇਗ ਬਹਾਦਰ ਦੇ ਸਿਮਰਨ ਨਾਲ ਨੌ ਨਿੱਧਾਂ (ਖਜ਼ਾਨੇ) (ਘਰ ਵਿਚ) ਭਜਦੀਆਂ ਚਲੀਆਂ ਆਉਂਦੀਆਂ ਹਨ । (ਸਾਰੇ ਗੁਰੂ ਮੈਨੂੰ) ਸਭ ਥਾਈਂ ਸਹਾਇਕ ਹੋਣ । ੧ ।

ਆਖੀਰਲਾ ਛੰਦ:

ਸੁੰਭ ਨਿਸੁੰਭ ਪਠਾਇਆ ਜਮ ਦੇ ਧਾਮ ਨੇ । ਇੰਦ੍ਰ ਸਦਿ ਬੁਲਾਇਆ ਰਾਜ ਅਭਿਖੇਖ ਨੇ ।  
ਸਿਰ ਪਰ ਛਤ੍ਰ ਫਿਰਾਇਆ ਰਾਜੇ ਇੰਦ੍ਰ ਦੇ । ਚਉਦੀ ਲੋਕੀ ਛਾਇਆ ਜਸੁ ਜਗਮਾਤ ਦਾ ।  
ਦੁਰਗਾ ਪਾਠ ਬਣਾਇਆ ਸਭੇ ਪਉੜੀਆ । ਫੇਰਿ ਨ ਜੂਨੀ ਆਇਆ ਜਿਨਿ ਇਹ ਗਾਇਆ । ਪਪ ।  
ਇਤਿ ਸ੍ਰੀ ਦੁਰਗਾ ਕੀ ਵਾਰ ਸਮਾਪਤੰ ਸਤੁ ਸੁਭਮ ਸਤੁ ।

ਅਰਥ: (ਦੇਵੀ ਨੇ) ਸੁੰਭ ਅਤੇ ਨਿਸੁੰਭ ਨੂੰ ਯਮ-ਲੋਕ ਨੂੰ ਤੋਰ ਦਿੱਤਾ ਅਤੇ ਇੰਦਰ ਨੂੰ ਰਾਜ-ਤਿਲਕ ('ਅਭਿਖੇਖ') ਦੇਣ ਲਈ ਸਦ ਲਿਆ । ਰਾਜੇ ਇੰਦਰ ਦੇ ਸਿਰ ਉਤੇ ਛਤ੍ਰ ਫਿਰਾ ਦਿੱਤਾ । (ਇਸ ਤਰ੍ਹਾਂ) ਚੌਦਾਂ ਲੋਕਾਂ ਵਿਚ ਜਗਤ-ਮਾਤਾ (ਦੁਰਗਾ) ਦਾ ਯਸ ਛਾ ਗਿਆ । ਦੁਰਗਾ (ਸਪਤਸ਼ਤੀ) ਦਾ ਪਾਠ (ਇਸ ਵਾਰ ਦੀਆਂ) ਸਾਰੀਆਂ ਪਉੜੀਆਂ ਵਿਚ ਰਚਿਆ ਹੈ । ਜੋ ਇਸ (ਪਾਠ) ਨੂੰ ਗਾਏਗਾ (ਉਹ) ਫਿਰ ਆਵਾਗਵਣ ਦੇ ਚਕਰਾਂ ਵਿਚ ਨਹੀਂ ਪਏਗਾ । ਪਪ।

Under SRM, Sikhs are also advised:

(ੲ) ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜੋ ਕੇ, ਹੱਥ ਜੋੜ ਕੇ ਅਰਦਾਸ ਕਰੇ । ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰਕੇ ਅਰਦਾਸ ਕਰੇ, ਪ੍ਰਵਾਨ ਹੈ ।

It would thus show that except individually at their private places, Panthic Ardaas is uttered in the presence of Guru Granth Sahib. Let us now try to understand the meaning of "Bhagauti" as mentioned in the Guru Granth Sahib.

ਸਿਰੀਰਾਗ ਕੀ ਵਾਰ ਮਹਲਾ ੩ ॥ ਪੰਨਾ ੮੮ ॥ ਸੋ ਭਗਉਤੀ ਜੋ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥  
ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ  
ਸਚਿ ਸਮਾਵੈ ਸੋਇ ॥ ੨ ॥ ਮ: ੩ ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ  
ਨਿੰਦਾ ਕਰੇ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਇ ॥ ਸਤਸੰਗਤਿ ਸਿਉ ਬਾਦੁ ਰਚਾਏ ॥  
ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੂਰਬ ਲਿਖਿਆ ਸੁ ਮੇਟਣਾ ਨਾ  
ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥ ੩ ॥

At page 88 of the Guru Granth Sahib, Guru Amardas Sahib says that he alone is the true devotee, who has understood the Greatness of the Almighty God and has attained self-realization through the Guru's Grace. This has enabled him to control his wandering mind and concentrate on the One True God by overcoming his egotism. He recites the True Naam always by living a life of a selfless as non-entity. Such a devotee, immersed in God's love, is really great, and a true follower. By virtue of Guru Nanak Sahib's enlightenment, Guru Amardas Sahib opines that such a Guru-minded person, ever singing the glories and virtues of the everlasting Supreme Entity, Finally merges into the Eternal Truth. (2)

On the other hand, a person with a base mind and engaged in worldly falsehood, labeling himself a saint can never attain the Almighty God because he only adds up to his filth of mind by talking ill of others (backbiting). The person is not able to cleanse his/her mind by cleaning himself/herself out worldly. He/she always finds fault with the devotee saints and their associates but suffers day and night by engaging in dual-mindedness. He/she does everything else except concentrating on the True Naam. In

the name of Guru Nanak Sahib, Guru Amardas Sahib says that such a person wastes his/her life by performing misdeeds because none has ever achieved emancipation without seeking the support of the Almighty God. (3)

**ਸਿਰੀਰਾਗੁ ਮਹਲਾ ੫ ॥ ਪੰਨਾ ੭੧ ॥ ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਸਪਹਿ ਰਾਤਾ ॥**

At page 71 of the Guru Granth Sahib, Guru Arjan Sahib says that devotees seek God through the dance, while Yogis try to seek by performing Yoga, whereas some other mendicants believe in attaining emancipation, by meditating in isolation.

**ਗਉੜੀ ਸੁਖਮਨੀ ਮ: ੫ ॥ ਪੰਨਾ ੨੭੪ ॥ ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟੁ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥ ੩ ॥ ੯ ॥**

In Sukhmani Sahib at page 274, Guru Arjan Sahib says that the true devotee is one, who is imbued with the love of the Almighty God, and has discarded the company of horrible evil-goers. Such a devotee has rid himself of all doubts and dual-mindedness, and worships God alone, considering as the cause and effect of everything in the world. Thus all vicious thoughts are eliminated in the company of true devotees and then such a devotee possesses an intelligent and elevated mind. In the name of Nanak, Guru Sahib advises us that the person, who serves the Almighty God by surrendering and inculcates God's love in the heart, such a devotee realizes God's Grace in the true sense. (3)

**ਰਾਮਕਲੀ ਮਹਲਾ ੫, ਪੰਨਾ ੯੧੨ ॥ ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੁਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥ ੨ ॥**

At page 912, Guru Arjan Sahib says that some persons have made their abode in the forests, leaving their homes and some others have practiced complete silence calling themselves as detached Yogis. There are some other devotee persons, who describe themselves as mendicants of a distinct form. However, I being a poor and helpless person have sought God's support. (2)

**ਪ੍ਰਭਾਤੀ ਮਹਲਾ ੫ ॥ ਪੰਨਾ ੧੩੪੭-੧੩੪੮ ॥ ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥ ੧ ॥ ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥ ੧ ॥ ਰਹਾਉ ॥**

At pages 1347-48 of the Guru Granth Sahib, Guru Arjan Sahib says that the person's mind remains engrossed by anger, and the height of egoism, though he pretends to worship the Almighty God by performing various rituals. He takes a bath and then makes circles of saffron on his body and forehead as a mark of Puritanism but the filth of his evil mind does not leave him. (1) By all such forms of worship, no one has been able to realize the Almighty God because the mind is still entangled in the love of the worldly attachments, despite such a devotee wearing large earrings. (1 – Pause)

As I understand, “Bhagauti” whether mentioned in the Vaar Durga Kee or in the Guru Granth Sahib, it does not denote “Akall Purkh”, the Almighty God or the True Entity. Said term only represents a disciple, devotee, follower, etc. Whereas, Gurbani, the Divine Word incorporated in the Guru Granth Sahib teaches us to Pray always to the

Almighty God, and not before any person or any other entity even though that may be of great repute.

In this respect some Quotes from the Guru Granth Sahib are reproduced below so that concept of “Ardaas” is clear provided we may try to understand the complete Shabds:

ਸੂਹੀ ਮਹਲਾ ੧, ਪੰਨਾ ੭੬੨ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥  
ਕਾਰ ਸਬਦੀ ਸਹੁ ਪਾਈਆ ਸਚੁ ਨਾਨਕ ਕੀ ਅਰਦਾਸਿ ਜੀਉ ॥

ਪ੍ਰਭਾਤੀ ਮਹਲਾ ੧, ਪੰਨਾ ੧੩੪੫ ॥ ਮਨੁ ਤਨੁ ਆਗੈ ਜੀਅਤਾ ਤੁਝ ਪਾਸਿ ॥  
ਜਿਉ ਭਾਵੈ ਤਿਉ ਰਖਹੁ ਅਰਦਾਸਿ ॥

ਸਲੋਕ ਮਹਲਾ ੨, ਪੰਨਾ ੧੦੯੩ ॥ ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥  
ਤਿਸੁ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥

ਵਡਹੰਸੁ ਮਹਲਾ ੩, ਪੰਨਾ ੫੭੧ ॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥  
ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

ਸੂਹੀ ਮਹਲਾ ੪, ਪੰਨਾ ੭੩੫ ॥ ਮੈ ਤਾਣੁ ਦੀਬਾਣੁ ਤੂਹੇ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥  
ਮੈ ਹੋਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥

ਗਉੜੀ ਸੁਖਮਨੀ ਮਹਲਾ ੫, ਪੰਨਾ ੨੬੮ ॥ ਤੂ ਠਾਕਰ ਤੁਮ ਪਹਿ ਅਰਦਾਸਿ ॥ ਜੀਉ ਪਿੰਡ ਸਭੁ ਤੇਰੀ ਰਾਸਿ ॥  
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥  
ਕੋਇ ਨ ਜਾਣੈ ਤੁਮਰਾ ਅੰਤੁ ॥ ਉਚੇ ਤੇ ਉਚਾ ਭਗਵੰਤ ॥  
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥  
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥ ੮ ॥ ੪ ॥

ਆਸਾ ਮਹਲਾ ੫, ਪੰਨਾ ੩੮੩ ॥ ਤੁਧ ਆਗੈ ਅਰਦਾਸ ਹਮਾਰੀ ਜੀਉ ਪਿੰਡ ਸਭ ਤੇਰਾ ॥  
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥

ਸੋਰਠਿ ਮਹਲਾ ੫, ਪੰਨਾ ੬੧੧ ॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥  
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

ਭਗਤ ਨਾਮਦੇਵ ਜੀ, ਪੰਨਾ ੭੨੭ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮ ਖੁੰਦਕਾਰਾ ॥

ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥ ੧ ॥ ਰਹਾਉ ॥

ਸਵਈਏ ਮਹਲੇ ਤੀਜੇ ਕੇ, ਪੰਨਾ ੧੩੯੫ ॥ ਚਿਤਿ ਚਿਤਵਉ ਅਰਦਾਸ ਕਹਉ ਪਰੁ ਕਹਿ ਭਿ ਨ ਸਕਉ ॥  
ਸਰਬ ਚਿੰਤ ਤੁਝ ਪਾਸਿ ਸਾਧਸੰਗਤ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥  
ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥  
ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥ ੪ ॥ ੧੮ ॥

ਅਰਦਾਸ ਦੁਆਰਾ ਅਸੀਂ ਇਹ ਭੀ ਬੇਨਤੀ ਕਰਦੇ ਹਾਂ:

“ਸ੍ਰੀ ਹਰਿ ਕ੍ਰਿਸ਼ਨਿ ਧਿਆਇਐ ਜਿਸੁ ਡਿਠੇ ਸਭੁ ਦੁਖੁ ਜਾਇ ।  
ਤੇਗ ਬਹਾਦੁਰ ਸਿਮਰੀਐ ਘਰਿ ਨੌਨਿਧ ਆਵੈ ਧਾਇ । ਸਭ ਥਾਈ ਹੋਇ ਸਹਾਇ ।”

(ਬੇਨਤੀ: ਗੁਰੂ ਸਾਹਿਬ ਦਾ ਅਸਲੀ/ਸਹੀ ਨਾਮ ਹੈ: “ਗੁਰੂ ਹਰਿ ਕ੍ਰਿਸ਼ਨ ਸਾਹਿਬ”)

ਪਰ, ਐਸੀ ਸ਼ਬਦਾਵਲੀ ਦੂਜੇ ਗੁਰੂ ਸਾਹਿਬਾਨ ਨਾਲ ਨਹੀਂ ਵਰਤੀ ਗਈ, ਜਦੋਂ ਕਿ ਗੁਰਬਾਣੀ ਸਾਨੂੰ ਸੇਧ ਦਿੰਦੀ ਹੈ:

ਪੰਨਾ ੯੬੬: ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥

ਪੰਨਾ ੫੯੪: ਸਤਿਗੁਰ ਨੇ ਸਭੁ ਕੇ ਵੇਖਦਾ ਜੇਤਾ ਜਗਤੁ ਸੰਸਾਰੁ ॥  
ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

ਪੰਨਾ ੯੭: ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥  
ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤਮਾਰਾ ਜੀਉ ॥

ਪੰਨਾ ੨੦੫: ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥  
ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥

ਪੰਨਾ ੧੦੧੮: ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥

ਪੰਨਾ ੧੧੦੫: ਨਉ ਨਿਧਿ ਠਾਕੁਰਿ ਦਈ ਸੁਦਾਮੈ ਧੂਅ ਅਟਲੁ ਅਜਹੂ ਨ ਟਰਿਓ ॥

As we all are well aware of the fact that before breathing his last on 7 October 1708 AD, Guru Gobind Singh Sahib had ordained all the Sikhs: **“Sabh Sikhian Ko Hukam Hai, Guru Maniyo Granth”**, why are we then continue to follow the Hindus’ deity Durga, instead of Akall Purkh, the Almighty God – the Supreme True Entity?

ਇਵੇਂ ਹੀ, ਅਰਦਾਸ ਦੀ ਅੰਤਲੀ ਤੁੱਕ ਦੇਖੋ !

“ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ।”

Since “Nanak Naam Charhdi Kalaa, Tere Bhanaiy Sarbatt Daa Bhalla” is not found in the Guru Granth Sahib, I don’t know how SGPC could add “Nanak”, which is nothing but blasphemous act on the part of SGPC’s Dharam Parchar Committee? In fact, such Office-holders of the SGPC need to be dismissed under Section 134 (g) of The Sikh Gurdwaras Act 1925. Have we forgotten Ram Rai’s fate when he changed Gurbani from ‘Mitee Musalmaan kee’ (GGS page 466) to ‘Mitee Baieeman kee’? Hence, The Sikh Diaspora must raise voice against the various inaccuracies imposed by the SGPC for the last (65) years, especially when such terms do not conform to the Divine Word enshrined in the Guru Granth Sahib at pages 1 to 1429.

At the end, I wish to say that the Sikh Ardaas - Prayer should be to express our gratitude for God’s Bounties and Virtues, because God alone knows what is the best for the Sikhs. There is no need to beg for worldly boons or to claim fruit for our Seva.

Waheguru jee ka Khalsa Waheguru jee kee Fateh

Email: [Gurmitsingh01@bigpond.com](mailto:Gurmitsingh01@bigpond.com) (Sydney – Australia)